




ਮਾਨਸੀ ਮੈਂ ਭੁੱਧੀ



Ghanaian folktales  
✎ Wihan de Jager  
📄 Anu Gill  
😊 Punjabi  
|| Level 3

(imageless edition)




Storybooks Canada

[storybookscanada.ca](http://storybookscanada.ca)

ਮਾਨਸੀ ਮੈਂ ਭੁੱਧੀ

Written by: Ghanaian folktales  
Illustrated by: Wihan de Jager  
Translated by: Anu Gill


This story originates from the African Storybook ([africanstorybook.org](http://africanstorybook.org)) and is brought to you by Storybooks Canada in an effort to provide children's stories in Canada's many languages.



This work is licensed under a Creative Commons Attribution 3.0 International License.  
<https://creativecommons.org/licenses/by/3.0>




ਬਹੁਤ ਸਮਾਂ ਪਹਿਲਾਂ ਲੋਕਾਂ ਨੂੰ ਕੁਝ ਪਤਾ ਨਹੀਂ ਸੀ। ਉਹਨਾਂ ਨੂੰ ਫਸਲ ਬੀਜਣੀ ਨਹੀਂ ਸੀ ਆਉਂਦੀ, ਕੱਪੜੇ ਬਣਾਉਣੇ ਨਹੀਂ ਸੀ ਆਉਂਦੇ, ਅਤੇ ਲੋਹੇ ਦੇ ਸੰਦ ਬਣਾਉਣੇ ਨਹੀਂ ਸੀ ਆਉਂਦੇ। ਅਕਾਸ਼ ਵਿੱਚ, ਪਰਮੇਸ਼ੁਰ ਨਯਾਮੀ ਕੋਲ ਸੰਸਾਰ ਦੀ ਸਾਰੀ ਬੁੱਧੀ ਸੀ। ਉਸਨੇ ਬੁੱਧੀ ਨੂੰ ਮਿੱਟੀ ਦੇ ਘੜੇ ਵਿੱਚ ਸੁਰੱਖਿਅਤ ਰੱਖਿਆ ਹੋਇਆ ਸੀ।




ਉਹ ਜ਼ਮੀਨ 'ਤੇ ਟੁਕੜੇ-ਟੁਕੜੇ ਹੋ ਕੇ ਟੁੱਟ ਗਿਆ। ਹੁਣ ਹਰ ਕੋਈ ਬੁੱਧੀ ਸ਼ੇਅਰ ਕਰ ਸਕਦਾ ਸੀ। ਅਤੇ ਇਸ ਤਰ੍ਹਾਂ ਲੋਕਾਂ ਨੇ ਖੇਤੀ, ਕੱਪੜੇ ਬਣਾਏ, ਲੋਹੇ ਦੇ ਸੰਦ ਬਣਾਉਣੇ, ਅਤੇ ਹੋਰ ਸਾਰੇ ਕੰਮ ਸਿੱਖੇ ਜੋ ਕਿ ਲੋਕਾਂ ਨੂੰ ਅੱਜ ਆਉਂਦੇ ਹਨ।

ਮੇਰੇ ਮਨੁੱਖੀ ਹਿੱਸੇ ਵਿਚ ਕੀ ਹੈ ਜਿਸ ਨੂੰ ਮੈਂ ਆਪਣੇ ਆਪ ਨੂੰ ਦਿਖਾਉਣ ਲਈ ਵਰਤ ਸਕਾਂ। ਮੇਰੇ ਮਨੁੱਖੀ ਹਿੱਸੇ ਵਿਚ ਕੀ ਹੈ ਜਿਸ ਨੂੰ ਮੈਂ ਆਪਣੇ ਆਪ ਨੂੰ ਦਿਖਾਉਣ ਲਈ ਵਰਤ ਸਕਾਂ।



ਮੇਰੇ ਮਨੁੱਖੀ ਹਿੱਸੇ ਵਿਚ ਕੀ ਹੈ ਜਿਸ ਨੂੰ ਮੈਂ ਆਪਣੇ ਆਪ ਨੂੰ ਦਿਖਾਉਣ ਲਈ ਵਰਤ ਸਕਾਂ। ਮੇਰੇ ਮਨੁੱਖੀ ਹਿੱਸੇ ਵਿਚ ਕੀ ਹੈ ਜਿਸ ਨੂੰ ਮੈਂ ਆਪਣੇ ਆਪ ਨੂੰ ਦਿਖਾਉਣ ਲਈ ਵਰਤ ਸਕਾਂ।





ਲਾਲਚੀ ਅਨਾਨਸੀ ਨੇ ਸੋਚਿਆ, “ਮੈਂ ਘੜੇ ਨੂੰ ਲੰਬੇ ਰੁੱਖ ਦੇ ਉੱਪਰ ਸੁਰੱਖਿਅਤ ਰੱਖਾਂਗਾ। ਫੇਰ ਮੈਂ ਇਸਨੂੰ ਆਪਣੇ ਆਪ ਲਈ ਰੱਖ ਸਕਦਾ ਹਾਂ!” ਉਸਨੇ ਲੰਬਾ ਧਾਗਾ ਬੁਣਿਆ, ਮਿੱਟੀ ਦੇ ਘੜੇ ਦੇ ਆਲੇ-ਦੁਆਲੇ ਲਪੇਟਿਆ, ਅਤੇ ਉਸ ਦੇ ਪੇਟ ਨਾਲ ਬੰਨ੍ਹਿਆ। ਉਹ ਰੁੱਖ ਤੇ ਚੜ੍ਹਨ ਲੱਗਾ। ਪਰ ਰੁੱਖ ਤੇ ਚੜ੍ਹਨਾ ਮੁਸ਼ਕਲ ਸੀ ਕਿਉਂਕਿ ਘੜਾ ਉਸਦੇ ਗੋਡਿਆਂ ਵਿੱਚ ਵੱਜੀ ਜਾਂਦਾ ਸੀ।



ਇਸ ਸਮੇਂ ਅਨਾਨਸੀ ਦਾ ਨੌਜਵਾਨ ਪੁੱਤਰ ਰੁੱਖ ਦੇ ਥੱਲੇ ਖੜ੍ਹਾ ਦੇਖ ਰਿਹਾ ਸੀ। ਉਸ ਨੇ ਕਿਹਾ, “ਜੇ ਤੁਸੀਂ ਘੜੇ ਨੂੰ ਆਪਣੀ ਪਿੱਠ ਤੇ ਬੰਨ੍ਹੋ ਤਾਂ ਤੁਹਾਨੂੰ ਸੌਖਾ ਨਹੀਂ ਹੋਵੇਗਾ?” ਅਨਾਨਸੀ ਨੇ ਬੁੱਧੀ ਨਾਲ ਭਰੇ ਘੜੇ ਨੂੰ ਆਪਣੀ ਪਿੱਠ ਤੇ ਬੰਨ੍ਹਣ ਦੀ ਕੋਸ਼ਿਸ਼ ਕੀਤੀ ਅਤੇ ਅਸਲ ਵਿੱਚ ਇਹ ਬਹੁਤ ਜਿਆਦਾ ਸੌਖਾ ਸੀ।